

ਸ਼੍ਰੋਣੀ - ਦਸਵੀਂ

ਮਕੈਨੀਕਲ ਡਰਾਇੰਗ ਅਤੇ ਚਿੱਤਰਕਲਾ

(ਭਾਗ - I)

(ਬਿਉਰੀ)

ਪ੍ਰਸ਼ਨ ਪੱਤਰ ਦੀ ਰੂਪ-ਰੇਖਾ

ਸਮਾਂ: 3 ਘੰਟੇ

ਲਿਖਤੀ (ਜਿਊਮੈਟਰੀ+ਸਕੇਲ): 40 ਅੰਕ

ਚਿੱਤਰਕਲਾ (ਪ੍ਰਯੋਗੀ): 40 ਅੰਕ

INA: 20 ਅੰਕ

ਕੁੱਲ: 100 ਅੰਕ

ਪ੍ਰਸ਼ਨ ਨੰ: 1 ਤੋਂ 4 ਤੱਕ ਹਰ ਪ੍ਰਸ਼ਨ ਦੇ 5-5 ਅੰਕ ਹੋਣਗੇ। ਪੰਜਵਾਂ ਪ੍ਰਸ਼ਨ ਸਕੇਲ ਦਾ 20 ਅੰਕਾਂ ਦਾ ਹੋਵੇਗਾ। ਇਹ ਪ੍ਰਸ਼ਨ ਜ਼ਰੂਰੀ ਕਰਨਾ ਹੋਵੇਗਾ।

1	ਰੇਖਾਵਾਂ ਦੀ ਅਨੁਪਾਤਕ ਵੰਡ ਅਤੇ ਕਰਣਵਤ ਪੈਮਾਨੇ।	ਦੋ ਪ੍ਰਸ਼ਨ ਸੈੱਟ ਕੀਤੇ ਜਾਣਗੇ ਜਿਨ੍ਹਾਂ ਵਿੱਚੋਂ ਇੱਕ ਪ੍ਰਸ਼ਨ ਹੱਲ ਕਰਨਾ ਜ਼ਰੂਰੀ ਹੋਵੇਗਾ।
2	ਸਮਰੂਪੀ ਅਕਾਰ	ਦੋ ਪ੍ਰਸ਼ਨ ਸੈੱਟ ਕੀਤੇ ਜਾਣਗੇ ਜਿਨ੍ਹਾਂ ਵਿੱਚੋਂ ਇੱਕ ਪ੍ਰਸ਼ਨ ਹੱਲ ਕਰਨਾ ਜ਼ਰੂਰੀ ਹੋਵੇਗਾ।
3	ਬਾਹਰੀ ਅਤੇ ਅੰਤਰੀ ਅਕਾਰ	ਦੋ ਪ੍ਰਸ਼ਨ ਸੈੱਟ ਕੀਤੇ ਜਾਣਗੇ ਜਿਨ੍ਹਾਂ ਵਿੱਚੋਂ ਇੱਕ ਪ੍ਰਸ਼ਨ ਹੱਲ ਕਰਨਾ ਜ਼ਰੂਰੀ ਹੋਵੇਗਾ।
4	ਠੋਸ ਜਾਂ ਨਿੱਗਰ ਜਿਊਮੈਟਰੀ (ਘਣ, ਬੇਲਨ, ਸੰਕੂ, ਗੋਲਾ, ਚੌ ਮੁੱਖਾ, ਘਣਖੇਤਰ, ਮਿਨਾਰ)	ਦੋ ਪ੍ਰਸ਼ਨ ਸੈੱਟ ਕੀਤੇ ਜਾਣਗੇ ਜਿਨ੍ਹਾਂ ਵਿੱਚੋਂ ਇੱਕ ਪ੍ਰਸ਼ਨ ਹੱਲ ਕਰਨਾ ਜ਼ਰੂਰੀ ਹੋਵੇਗਾ।

5. ਸਕੇਲ/ਮਕੈਨੀਕਲ ਡਰਾਇੰਗ (ਜ਼ਰੂਰੀ)

(Scale/Mechanical Drawing)

ਹੇਠ ਲਿਖਿਆਂ ਦਾ ਮੱਥਾ (ELEVATION), ਪਾਸਾ (SIDE) ਅਤੇ ਤਲ (PLAN) ਬਣਾਓ।

- | | | |
|------------------|----------------------------|--------------------|
| i. ਮੇਜ਼ ਦਾ ਦਰਾਜ਼ | ii. ਸਟੂਡੈਂਟ ਮੇਜ਼ | iii. ਫਾਇਲ ਰੈਕ |
| iv. ਬਾਬੂਰੂਮ ਟੇਬਲ | v. ਟੀ ਪੈਂਟ ਸਟੈਂਡ (ਘੜੀਜੀ) | vi. ਸਪਾਈਸ ਬੋਤਲ ਰੈਕ |
| vii. ਡਰਾਇੰਗ ਟੇਬਲ | viii. ਪਟਵਾਰੀ ਜਾਂ ਕਲਰਕ ਡੈਸਕ | ix. ਬਲਾਕ |

ਕਾਗਜ਼ ਦਾ ਮਾਪ: ਪੂਰੇ ਕਾਗਜ਼ ਦਾ $\frac{1}{4}$ ਭਾਗ (35 ਸੈਂਟੀਮੀਟਰ \times 25 ਸੈਂਟੀਮੀਟਰ)

ਅੰਕ ਦੀ ਵੰਡ:-

ਮੱਥਾ (ELEVATION)	= 5 ਅੰਕ
ਪਾਸਾ (SIDE)	= 4 ਅੰਕ
ਤਲ (PLAN)	= 5 ਅੰਕ
ਪੈਮਾਨਾ (SCALE)	= 2 ਅੰਕ
ਲਿਖਾਈ (WRITING)	= 2 ਅੰਕ
ਕਾਗਜ਼ ਦੀ ਵੰਡ (DIVISION)	= 2 ਅੰਕ
ਕੁੱਲ ਜੋੜ	= 20 ਅੰਕ

(ਭਾਗ - II)

ਚਿੱਤਰਕਲਾ (ਪ੍ਰਯੋਗੀ)

ਪ੍ਰਸ਼ਨ-ਪੱਤਰ ਦੀ ਰੂਪ ਰੇਖਾ (Structure of Question Paper)

ਸਮਾਂ: 4 ਘੰਟੇ

ਅੰਕ: 40

ਇਸ ਪੇਪਰ ਵਿੱਚ ਕੁੱਲ 5 ਪ੍ਰਸ਼ਨ ਸੈਂਟ ਕੀਤੇ ਜਾਣਗੇ। ਪਹਿਲਾ ਪ੍ਰਸ਼ਨ (ਵਸਤੂ ਚਿੱਤਰਨ) ਮਾਡਲ ਡਰਾਈੰਗ ਦਾ ਹੋਵੇਗਾ ਜਿਹੜਾ ਕਰਨਾ ਜ਼ਰੂਰੀ ਹੋਵੇਗਾ। ਬਾਕੀ ਚਾਰ ਪ੍ਰਸ਼ਨਾਂ ਵਿੱਚੋਂ ਕੋਈ ਦੋ ਪ੍ਰਸ਼ਨ ਹੱਲ ਕਰਨੇ ਹੋਣਗੇ।

1. **ਵਸਤੂ ਚਿੱਤਰਨ (ਮਾਡਲ ਡਰਾਈੰਗ)** ਸਾਹਮਣੇ ਰੱਖਿਆਂ ਹੋਈਆਂ ਤਿੰਨ ਵਸਤੂਆਂ ਜਿਹਨਾਂ ਵਿੱਚੋਂ ਥੱਲੇ ਰੱਖੀ ਹੋਈ ਵਸਤੂ ਆਇਤਾਕਾਰ ਜਾਂ ਵਰਗਾਕਾਰ ਹੋਵੇ ਅਤੇ ਉੱਪਰ ਕੋਈ ਦੋ ਵਸਤੂਆਂ ਦਾ ਚਿੱਤਰਨ ਕਰਨਾ।
ਮਾਧਿਅਮ: ਪੇਸਟਲ, ਰੰਗਦਾਰ ਪੈਨਸਿਲਾਂ, ਕਾਲੀ ਪੈਨਸਿਲ ਨਾਲ ਹਲਕੀ ਤੇ ਗੁੜੀ ਛਾਇਆ ਤੇ ਪ੍ਰਛਾਇਆ।
2. **ਸਕੈਚਿੰਗ ਅਤੇ ਬਣਾਵਟ:** ਕਲਪਨਾਮਈ ਫਰੀਹੈਂਡ ਆਪਾ ਪ੍ਰਗਟ ਕਰਦੇ ਪਸੂ, ਪੰਛੀ, ਜਾਨਵਰ ਅਤੇ ਆਮ ਜੀਵਨ ਨਾਲ ਸਬੰਧਤ ਘਟਨਾਵਾਂ ਦੇ ਚਿੱਤਰ ਬਣਾਉਣੇ।
3. **ਡਿਜ਼ਾਈਨ:** ਜਿਉਮੈਟਰੀਕਲ ਅਕਾਰ ਜਿਵੇਂ ਵਰਗ, ਤਿਕੋਣ, ਆਇਤ, ਚੱਕਰ, ਅੱਧ ਚੱਕਰ ਵਿੱਚ ਛੁੱਲ੍ਹਾਂ, ਪੱਤਿਆਂ, ਟਾਹਣੀਆਂ ਅਤੇ ਡੋਡੀਆਂ ਦੇ ਨਮੂਨੇ ਤਿਆਰ ਕਰਨੇ।
ਮਾਧਿਅਮ: ਪੋਸਟਰ ਕਲਰ।
4. **ਪੋਸਟਰ ਅਤੇ ਲੇ-ਆਊਟ:** ਨਿੱਜੀ ਜੀਵਨ, ਸਿਹਤ, ਖੇਡਾਂ, ਪੜ੍ਹਾਈ ਵਾਤਾਵਾਰਣ ਅਤੇ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਪੋਸਟਰ ਤਿਆਰ ਕਰਨੇ ਅਤੇ ਬੱਚਿਆਂ ਦੀਆਂ ਪੁਸਤਕਾਂ ਅਤੇ ਮਾਸਿਕ ਪੱਤਰਾਂ (ਰਸਾਲਿਆਂ) ਦੇ ਕਵਰ ਚਿੱਤਰ ਤਿਆਰ ਕਰਨੇ।
ਮਾਧਿਅਮ: ਪੋਸਟਰ ਕਲਰ।
5. **ਧਰਤੀ ਦ੍ਰਿਸ਼ ਚਿੱਤਰਨ:** ਕਲਪਨਾ ਤੇ ਯਾਦ ਸ਼ਕਤੀ ਦੁਆਰਾ ਧਰਤੀ ਦ੍ਰਿਸ਼ ਚਿੱਤਰਨ ਕਰਨਾ ਜਿਵੇਂ ਵੱਖ-ਵੱਖ ਤਰ੍ਹਾਂ ਦੇ ਦਰਖਤ, ਝੋਪੜੀ, ਪਹਾੜੀ ਮਕਾਨ, ਝੀਲ, ਦਰਿਆ, ਪਹਾੜ, ਪਿੰਡ, ਮਨੁੱਖ, ਬੱਦਲ ਅਤੇ ਜਾਨਵਰ ਆਦਿ ਦੇ ਚਿੱਤਰ ਬਣਾਉਣੇ।
ਮਾਧਿਅਮ: ਪੇਸਟਲ, ਪੈਨਸਿਲ ਅਤੇ ਪਾਣੀ ਵਾਲੇ ਰੰਗ।
ਕਾਗਜ਼ ਦਾ ਮਾਪ: ਉਪਰੋਕਤ ਸਾਰੇ ਪ੍ਰਸ਼ਨਾਂ ਲਈ $\frac{1}{4}$ ਭਾਗ (35 ਸੈਂਫ਼: ਮੀ: \times 25 ਸੈਂਫ਼: ਮੀ:) ਹੈ।

ਜ਼ਰੂਰੀ ਨੋਟ:- ਇਹ ਪੇਪਰ ਪੂਰਾ ਪ੍ਰਯੋਗੀ ਹੈ। ਜੋ ਕਿ ਪ੍ਰਯੋਗੀ ਪ੍ਰੀਖਿਅਕ ਵੱਲੋਂ ਲਿਆ ਜਾਵੇਗਾ। ਪ੍ਰਯੋਗੀ ਪ੍ਰੀਖਿਅਕ ਮੌਕੇ ਤੇ ਹੀ ਉਪਰੋਕਤ ਅਨੁਸਾਰ ਪੇਪਰ ਤਿਆਰ ਕਰੇਗਾ ਅਤੇ ਮੁਲਾਂਕਣ ਵੀ ਮੌਕੇ ਤੇ ਕਰਕੇ ਨੰਬਰ ਸੂਚੀਆਂ ਸਬੰਧਤ ਅਧਿਕਾਰੀ ਨੂੰ ਦੇਵੇਗਾ।